

ਜੇ ਤੁਸੀਂ ਬਾਹਰੀ ਰੇਡੀਏਸ਼ਨ ਥੈਰੇਪੀ ਲੈ ਰਹੇ ਹੋ ਤਾਂ ਇਲਾਜ ਕੀਤੇ ਖੇਤਰ ਵਿੱਚ ਚਮੜੀ ਉੱਪਰ ਰੀਐਕਸ਼ਨ ਹੋਣਾ ਸੰਭਵ ਹੈ। ਆਪਣੀ ਬੀ.ਸੀ. ਕੈਂਸਰ ਸਿਹਤ ਸੰਭਾਲ ਟੀਮ ਨਾਲ ਗੱਲ ਕਰੋ ਕਿ ਕੀ ਤੁਹਾਡੇ ਨਾਲ ਇਹ ਵਾਪਰ ਸਕਦਾ ਹੈ।

ਟ੍ਰੀਟਮੈਂਟ ਵਾਲੇ ਹਿੱਸੇ ਵਿੱਚ ਚਮੜੀ ਗਰਮ ਜਾਂ ਖੁਸ਼ਕ ਹੋ ਸਕਦੀ ਹੈ ਜਾਂ ਚਮੜੀ ਉੱਪਰ ਖਾਰਸ਼ ਹੋ ਸਕਦੀ ਹੈ। ਚਮੜੀ ਦਾ ਰੰਗ ਬਦਲ ਸਕਦਾ ਹੈ (ਗੁਲਾਬੀ, ਲਾਲ, ਗੂੜ੍ਹਾ ਜਾਂ ਟੈਨ ਹੋਏ ਵਰਗੀ ਦਿੱਖ ਹੋ ਸਕਦੀ ਹੈ) ਅਤੇ ਟ੍ਰੀਟਮੈਂਟ ਵਾਲੇ ਹਿੱਸੇ ਤੋਂ ਤੁਹਾਡੇ ਵਾਲ ਝੜ ਸਕਦੇ ਹਨ।

ਚਮੜੀ ਉੱਪਰ ਹੋਣ ਵਾਲੇ ਬਹੁਤੇ ਰੀਐਕਸ਼ਨ ਟ੍ਰੀਟਮੈਂਟ ਸ਼ੁਰੂ ਕਰਨ ਦੇ ਲਗਭਗ ਪਹਿਲੇ ਹਫ਼ਤੇ ਦੇ ਅੰਦਰ ਸ਼ੁਰੂ ਹੋ ਜਾਂਦੇ ਹਨ, ਪਰ ਹਰੇਕ ਵਿਅਕਤੀ ਵਾਸਤੇ ਸਮਾਂ ਵੱਖਰਾ ਹੋ ਸਕਦਾ ਹੈ। ਕੁਝ ਲੋਕਾਂ ਨੂੰ ਚਮੜੀ ਦਾ ਰੀਐਕਸ਼ਨ ਰੇਡੀਏਸ਼ਨ ਟ੍ਰੀਟਮੈਂਟ ਖ਼ਤਮ ਹੋਣ ਤੋਂ ਬਾਅਦ ਤਕ ਨਹੀਂ ਹੁੰਦਾ।

ਚਮੜੀ ਦੇ ਰੀਐਕਸ਼ਨ ਆਮ ਤੌਰ 'ਤੇ ਤੁਹਾਡੇ ਆਖਰੀ ਟ੍ਰੀਟਮੈਂਟ ਤੋਂ ਕੁਝ ਹਫ਼ਤੇ ਬਾਅਦ ਆਪਣੇ ਆਪ ਠੀਕ ਹੋ ਜਾਂਦੇ ਹਨ। ਚਮੜੀ ਉੱਪਰ ਆਈਆਂ ਕੁਝ ਤਬਦੀਲੀਆਂ ਪੱਕੇ ਤੌਰ 'ਤੇ ਹੋ ਸਕਦੀਆਂ ਹਨ, ਜਿਵੇਂ ਕਿ ਚਮੜੀ ਦਾ ਰੰਗ ਗੂੜ੍ਹਾ ਹੋਣਾ ਜਾਂ ਚਮੜੀ ਉੱਪਰ ਦਾਗ਼ ਪੈਣੇ (ਇਹ ਕਦੇ ਵੀ ਠੀਕ ਨਹੀਂ ਹੋਣਗੇ)।

ਤੁਹਾਡੀ ਚਮੜੀ ਦੀ ਰਾਖੀ ਅਤੇ ਚਮੜੀ ਨੂੰ ਆਰਾਮ ਮਹਿਸੂਸ ਕਰਨ ਵਿੱਚ ਮਦਦ ਲਈ ਕੁਝ ਸੁਝਾਅ ਪੇਸ਼ ਹਨ:

Here are some tips to protect your skin and help it feel better:

ਜੀਵਨਸ਼ੈਲੀ ਅਤੇ ਸਲਾਮਤੀ

Lifestyle and well-being

- ਟ੍ਰੀਟਮੈਂਟ ਵਾਲੇ ਖੇਤਰ ਵਿੱਚ ਚਮੜੀ ਨਾਲ ਕੋਮਲ ਢੰਗ ਨਾਲ ਪੇਸ਼ ਆਓ।
- ਢਿੱਲੇ, ਆਰਾਮਦਾਇਕ ਕੱਪੜੇ ਪਹਿਨੋ।
- ਟ੍ਰੀਟਮੈਂਟ ਵਾਲੀ ਚਮੜੀ ਨੂੰ ਹਵਾ ਅਤੇ ਸਿੱਧੀ ਧੁੱਪ ਤੋਂ ਸੁਰੱਖਿਅਤ ਰੱਖੋ। ਜੇ ਤੁਸੀਂ ਉਸ ਥਾਂ ਨੂੰ ਢਕ ਨਹੀਂ ਸਕਦੇ ਤਾਂ 30 ਜਾਂ ਵੱਧ ਐੱਸ.ਪੀ.ਐੱਫ ਵਾਲੀ ਸੰਨਸਕ੍ਰੀਨ ਵਰਤੋ।
- ਜੇ ਤੁਹਾਡੀ ਚਮੜੀ ਫਟੀ ਹੋਈ ਨਹੀਂ ਹੈ ਜਾਂ ਚਮੜੀ ਉੱਪਰ ਬੇਚੈਨੀ ਨਹੀਂ ਹੈ ਤਾਂ ਤੁਸੀਂ ਤੈਰਾਕੀ ਕਰਨ ਸਕਦੇ ਹੋ ਤੈਰਾਕੀ ਤੋਂ ਬਾਅਦ ਤੁਰੰਤ ਸ਼ਾਵਰ ਲੈਣਾ ਸਭ ਤੋਂ ਵਧੀਆ ਰਹਿੰਦਾ ਹੈ। ਕਲੋਰੀਨ ਨੂੰ ਹੌਲੀ ਹੌਲੀ ਧੋਵੋ, ਸਰੀਰ ਨੂੰ ਤੌਲੀਏ ਨਾਲ ਥਪਥਪਾ ਕੇ ਸੁਕਾਓ ਅਤੇ ਮੌਸਚਰਾਈਜ਼ਰ ਲਗਾਓ।

ਸਵੱਛਤਾ ਅਤੇ ਮੌਸਚਰਾਈਜ਼ਰ

Hygiene and moisturizing

- ਖੁਸ਼ਕੀ ਰੋਕਣ ਲਈ ਆਪਣੀ ਚਮੜੀ ਨੂੰ ਨਮ ਰੱਖੋ। ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਕੋਈ ਵਿਸ਼ੇਸ਼ ਕ੍ਰੀਮ ਜਾਂ ਉਤਪਾਦ ਇਸ ਲਈ ਬਿਹਤਰ ਹੈ। ਜੇ ਤੁਹਾਨੂੰ ਕੋਈ ਖਾਸ ਉਤਪਾਦ ਜਾਂ ਬ੍ਰਾਂਡ ਪਸੰਦ ਹੈ ਤਾਂ ਕਿਰਪਾ ਕਰਕੇ ਉਸ ਦੀ ਵਰਤੋਂ ਕਰਨੀ ਜਾਰੀ ਰੱਖੋ।
- ਜੇ ਤੁਹਾਡੇ ਕੋਲ ਮੌਸਚਰਾਈਜ਼ਰ ਨਹੀਂ ਹੈ ਤਾਂ ਪਾਣੀ ਦੇ ਆਧਾਰ ਵਾਲਾ ਮੌਸਚਰਾਈਜ਼ਰ ਵਰਤੋ (ਜਿਸ ਦੀ ਸਮੱਗਰੀ ਸੂਚੀ ਵਿੱਚ ਪਹਿਲਾ ਤੱਤ ਪਾਣੀ ਜਾਂ ਐਕਵਾ ਹੋਵੇ)।
- ਜਦੋਂ ਤੁਸੀਂ ਆਪਣਾ ਰੇਡੀਏਸ਼ਨ ਟ੍ਰੀਟਮੈਂਟ ਸ਼ੁਰੂ ਕਰ ਲਓ ਤਾਂ ਮੌਸਚਰਾਈਜ਼ਰ ਨੂੰ ਰੋਜ਼ਾਨਾ ਕਈ ਵਾਰੀ ਲਗਾਓ।
- ਤੁਸੀਂ ਡੀਓਡਰੈਂਟ ਅਤੇ ਐਂਟੀ-ਪਰਸਪੀਰੈਂਟ ਇਸਤੇਮਾਲ ਕਰ ਸਕਦੇ ਹੋ।
- ਨਹਾਉਂਦੇ ਜਾਂ ਸ਼ਾਵਰ ਲੈਂਦੇ ਹੋਏ ਗਰਮ ਪਾਣੀ ਵਰਤੋ (ਬਹੁਤ ਜ਼ਿਆਦਾ ਗਰਮ ਨਹੀਂ) ਅਤੇ ਸਰੀਰ ਨੂੰ ਨਰਮ ਤੌਲੀਏ ਨਾਲ ਥਪਥਪਾ ਕੇ ਸੁਕਾਓ।
- ਜੇ ਤੁਸੀਂ ਸ਼ੇਵ ਕਰਨੀ ਚਾਹੁੰਦੇ ਹੋ ਤਾਂ ਇਲੈਕਟ੍ਰਿਕ ਰੇਜ਼ਰ ਵਰਤੋ।
- ਜੇ ਤੁਹਾਡੀ ਚਮੜੀ ਉੱਪਰ ਕੋਈ ਰੀਐਕਸ਼ਨ ਹੋ ਜਾਵੇ ਤਾਂ ਬੀ.ਸੀ. ਕੈਂਸਰ ਸਿਹਤ ਸੰਭਾਲ ਟੀਮ ਟ੍ਰੀਟਮੈਂਟ ਵਾਲੇ ਖੇਤਰ ਵਿੱਚ ਤੁਹਾਨੂੰ ਸਟੀਰੋਇਡ ਦੇ ਆਧਾਰ ਵਾਲੀ ਕ੍ਰੀਮ ਜਾਂ ਐਂਟੀਬਾਇਓਟਿਕ ਲਗਾਉਣ ਲਈ ਕਹਿ ਸਕਦੀ ਹੈ।

ਟ੍ਰੀਟਮੈਂਟ ਵਾਲੇ ਖੇਤਰ ਲਈ 'ਨਾ ਕਰਨ ਵਾਲੇ' ਕੰਮ

'Do Nots' for the treatment area

- ਟ੍ਰੀਟਮੈਂਟ ਕੀਤੀ ਚਮੜੀ 'ਤੇ ਪਰਫਿਊਮ, ਅਲਕੋਹਲ, ਅਸਟ੍ਰਿਨਜੈਂਟ ਅਤੇ ਚਿਪਕਾਉਣ ਵਾਲੀਆਂ ਵਸਤਾਂ ਨਾ ਵਰਤੋ।
- ਬਹੁਤ ਜ਼ਿਆਦਾ ਗਰਮ ਜਾਂ ਠੰਢੀਆਂ ਚੀਜ਼ਾਂ ਤੋਂ ਗੁਰੇਜ਼ ਕਰੋ (ਹੀਟਿੰਗ ਪੈਡ, ਆਈਸ ਪੈਕ, ਸੋਨਾ ਆਦਿ)।
- ਹੋਟ ਟੱਬ ਜਾਂ Jacuzzi® (ਜਕੂਜੀਆਂ) ਦੀ ਵਰਤੋਂ ਨਾ ਕਰੋ।
- ਟ੍ਰੀਟਮੈਂਟ ਵਾਲੀ ਚਮੜੀ ਨੂੰ ਰਗੜਨਾ, ਖੁਰਚਨਾ ਨਹੀਂ ਹੈ ਅਤੇ ਉਸ ਦੀ ਮਾਲਿਸ਼ ਨਹੀਂ ਕਰਨੀ ਹੈ।

'ਜੇ ਤੁਹਾਡੇ ਕੋਈ ਸਵਾਲ ਜਾਂ ਸਰੋਕਾਰ ਹਨ ਤਾਂ ਕਿਰਪਾ ਕਰਕੇ ਆਪਣੀ ਬੀ.ਸੀ. ਕੈਂਸਰ ਸਿਹਤ ਸੰਭਾਲ ਟੀਮ ਨਾਲ ਗੱਲ ਕਰੋ'